

ਭੈਰਉ ਮਹਲਾ ੫ ॥

Bhairao, Fifth Mehl:

ਸਤਿਗੁਰਿ ਮੋ ਕਉ ਕੀਨੋ ਦਾਨੁ ॥

The True Guru has blessed me with this gift.

ਅਮੋਲ ਰਤਨੁ ਹਰਿ ਦੀਨੋ ਨਾਮੁ ॥

He has given me the Priceless Jewel of the Lord's Name.

ਸਹਜ ਬਿਨੋਦ ਚੋਜ ਆਨੰਤਾ ॥

Now, I intuitively enjoy endless pleasures and wondrous play.

ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥

God has spontaneously met with Nanak. ||1||

ਕਹੁ ਨਾਨਕ ਕੀਰਤਿ ਹਰਿ ਸਾਚੀ ॥

Says Nanak, True is the Kirtan of the Lord's Praise.

ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥

Again and again, my mind remains immersed in it. ||1||Pause||

ਅਚਿੰਤ ਹਮਾਰੈ ਭੋਜਨ ਭਾਉ ॥

Spontaneously, I feed on the Love of God.

ਅਚਿੰਤ ਹਮਾਰੈ ਲੀਚੈ ਨਾਉ ॥

Spontaneously, I take God's Name.

ਅਚਿੰਤ ਹਮਾਰੈ ਸਬਦਿ ਉਧਾਰ ॥

Spontaneously, I am saved by the Word of the Shabad.

ਅਚਿੰਤ ਹਮਾਰੈ ਭਰੇ ਭੰਡਾਰ ॥੨॥

Spontaneously, my treasures are filled to overflowing. ||2||

ਅਚਿੰਤ ਹਮਾਰੈ ਕਾਰਜ ਪੂਰੇ ॥

Spontaneously, my works are perfectly accomplished.

ਅਚਿੰਤ ਹਮਾਰੈ ਲਥੇ ਵਿਸੂਰੇ ॥

Spontaneously, I am rid of sorrow.

ਅਚਿੰਤ ਹਮਾਰੈ ਬੈਰੀ ਮੀਤਾ ॥

Spontaneously, my enemies have become friends.

ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥

Spontaneously, I have brought my mind under control. ||3||

ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥

Spontaneously, God has comforted me.

ਅਚਿੰਤ ਹਮਾਰੀ ਪੂਰਨ ਆਸਾ ॥

Spontaneously, my hopes have been fulfilled.

ਅਚਿੰਤ ਹਮਾ ਕਉ ਸਗਲ ਸਿਧਾਂਤੁ ॥

Spontaneously, I have totally realized the essence of reality.

ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥

Spontaneously, I have been blessed with the Guru's Mantra. ||4||

ਅਚਿੰਤ ਹਮਾਰੇ ਬਿਨਸੇ ਬੈਰ ॥

Spontaneously, I am rid of hatred.

ਅਚਿੰਤ ਹਮਾਰੇ ਮਿਟੇ ਅੰਧੇਰ ॥

Spontaneously, my darkness has been dispelled.

ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥

Spontaneously, the Kirtan of the Lord's Praise seems so sweet to my mind.

ਅਚਿੰਤੋ ਹੀ ਪ੍ਰਭੂ ਘਟਿ ਘਟਿ ਡੀਠਾ ॥੫॥

Spontaneously, I behold God in each and every heart. ||5||

ਅਚਿੰਤ ਮਿਟਿਓ ਹੈ ਸਗਲੋ ਭਰਮਾ ॥

Spontaneously, all my doubts have been dispelled.

ਅਚਿੰਤ ਵਸਿਓ ਮਨਿ ਸੁਖ ਬਿਸੁਆਮਾ ॥

Spontaneously, peace and celestial harmony fill my mind.

ਅਚਿੰਤ ਹਮਾਰੈ ਅਨਹਤ ਵਾਜੈ ॥

Spontaneously, the Unstruck Melody of the Sound-current resounds within me.

ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥

Spontaneously, the Lord of the Universe has revealed Himself to me. ||6||

ਅਚਿੰਤ ਹਮਾਰੈ ਮਨੁ ਪਤੀਆਨਾ ॥

Spontaneously, my mind has been pleased and appeased.

ਨਿਹਚਲ ਧਨੀ ਅਚਿੰਤੁ ਪਛਾਨਾ ॥

I have spontaneously realized the Eternal, Unchanging Lord.

ਅਚਿੰਤੋ ਉਪਜਿਓ ਸਗਲ ਬਿਬੇਕਾ ॥

Spontaneously, all wisdom and knowledge has welled up within me.

ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥

Spontaneously, the Support of the Lord, Har, Har, has come into my hands.
||7||

ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥

Spontaneously, God has recorded my pre-ordained destiny.

ਅਚਿੰਤ ਮਿਲਿਓ ਪ੍ਰਭੂ ਠਾਕੁਰੁ ਏਕੁ ॥

Spontaneously, the One Lord and Master God has met me.

ਚਿੰਤ ਅਚਿੰਤਾ ਸਗਲੀ ਗਈ ॥

Spontaneously, all my cares and worries have been taken away.

ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥

Nanak, Nanak, Nanak, has merged into the Image of God. ||8||3||6||